

ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥ ੧॥  
ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥ ੧॥ ਚਰਨ ਕਮਲ  
ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥੨॥੪॥੫੮॥ {ਪੰਨਾ 684}

ਪਦਅਰਥ:- ਕਿਤੈ ਪ੍ਰਕਾਰਿ—ਕਿਸੇ ਤਰ੍ਹਾਂ ਭੀ। ਨ ਤੂਟਉ—ਟੁੱਟ ਨਾਹ ਜਾਏ। ਨਿਰਮਲ—ਪਵਿਤ੍ਰ। ਰੀਤਿ—  
ਜੀਵਨ-ਜੁਗਤਿ, ਜੀਵਨ-ਮਰਯਾਦਾ, ਰਹਿਣੀ-ਬਹਿਣੀ।1। ਰਹਾਉ।

ਜੀਅ ਤੇ—ਜਿੰਦ ਨਾਲੋਂ। ਬੰਧੁ—ਰੋਕ, ਬੰਨ੍ਹ। ਦੇਵਣਹਾਰਾ—ਦੇਣ-ਜੋਗਾ।1।

ਸਿਉ—ਨਾਲ। ਲਾਗਉ—ਲੱਗੀ ਰਹੇ। ਨੇਹੁ—ਪਿਆਰ, ਪ੍ਰੀਤਿ।2।

ਅਰਥ:- ਹੇ ਪ੍ਰਭੂ! ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ੍ਰ ਰਹਿੰਦੀ ਹੈ, ਤਾਂ ਕਿ ਕਿਸੇ ਤਰ੍ਹਾਂ ਭੀ (ਉਹਨਾਂ ਦੀ ਤੇਰੇ  
ਨਾਲੋਂ) ਪ੍ਰੀਤਿ ਟੁੱਟ ਨਾਹ ਜਾਏ।1। ਰਹਾਉ।

ਹੇ ਭਾਈ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ  
ਸਦਾ ਪਿਆਰਾ ਲੱਗਦਾ ਹੈ ਜੋ ਹਉਮੈ ਦੇ ਰਾਹ ਵਿਚ ਬੰਨ੍ਹ ਮਾਰਨ ਦੀ ਸਮਰਥਾ ਰੱਖਦਾ ਹੈ।1।

ਹੇ ਭਾਈ! ਨਾਨਕ ਦੀ (ਭੀ ਪਰਮਾਤਮਾ ਦੇ ਦਰ ਤੇ ਸਦਾ) ਇਹੀ ਅਰਦਾਸ ਹੈ ਕਿ ਉਸ ਦੇ ਸੋਹਣੇ ਚਰਨਾਂ ਨਾਲ  
(ਨਾਨਕ ਦਾ) ਪਿਆਰ ਬਣਿਆ ਰਹੇ।2।4। 58।